

ਸੋਰਠਿ ਮਹਲਾ ੫ ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ ਸਵਾਰਿਆ ॥ ਮੰਦਾ ਕੋ ਨ  
ਅਲਾਏ ॥ ਸਭ ਜੈ ਜੈ ਕਾਰੁ ਸੁਣਾਏ ॥੧॥ ਸੰਤਹੁ ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ  
ਤਿਸੈ ਕੈ ਸੇ ਪ੍ਰਭੂ ਅੰਤਰਜਾਮੀ ॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ ਅਪੁਨਾ ਬਿਰਦੁ ਸਮਾਰੇ ॥  
ਪਤਿਤ ਪਾਵਨ ਪ੍ਰਭ ਨਾਮਾ ॥ ਜਨ ਨਾਨਕ ਸਦ ਕੁਰਬਾਨਾ ॥੧੯॥੭੩॥ {ਪੰਨਾ 627}

ਪਦਅਰਥ:- ਗੁਰ ਮਿਲਿ—ਗੁਰੂ ਨੂੰ ਮਿਲ ਕੇ। ਸਭਿ—ਸਾਰੇ। ਮੰਦਾ ਕੋ—ਕੋਈ ਭੈੜਾ ਬੋਲ। ਅਲਾਏ—ਬੋਲਦਾ।  
ਸਭ—ਸਾਰੀ (ਲੁਕਾਈ) ਨੂੰ। ਜੈ ਜੈ ਕਾਰੁ—ਪਰਮਾਤਮਾ ਦੀ ਸਿਫਤਿ-ਸਾਲਾਹ। ਸੁਣਾਏ—ਸੁਣਾਂਦਾ ਹੈ।1।

ਸਾਚੀ—ਸਦਾ ਕਾਇਮ ਰਹਿਣ ਵਾਲੀ। ਸਭਿ—ਸਾਰੇ। ਹਾਥਿ—ਹੱਥ ਵਿਚ। ਤਿਸੈ ਕੈ ਹਾਥਿ—ਉਸੇ ਦੇ ਹੱਥ ਵਿਚ।  
ਅੰਤਰਜਾਮੀ—ਦਿਲ ਦੀ ਜਾਣਨ ਵਾਲਾ। ਰਹਾਉ।

ਪ੍ਰਭਿ—ਪ੍ਰਭੂ ਨੇ। ਬਿਰਦੁ—ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਰੇ—ਚੇਤੇ ਰੱਖਿਆ ਹੋਇਆ ਹੈ।  
ਪਤਿਤ ਪਾਵਨ—ਵਿਕਾਰਾਂ ਵਿਚ ਡਿੱਗੇ ਮਨੁੱਖਾਂ ਨੂੰ ਪਵਿਤ੍ਰ ਕਰਨ ਵਾਲਾ।2।

ਅਰਥ:- ਹੇ ਸੰਤ ਜਨੋ! ਮਾਲਕ-ਪ੍ਰਭੂ ਦਾ ਆਸਰਾ ਪੱਕਾ ਆਸਰਾ ਹੈ (ਕਿਉਂਕਿ) ਸਾਰੇ ਜੀਵ ਉਸ ਪ੍ਰਭੂ ਦੇ ਹੱਥ ਵਿਚ  
ਹਨ, ਅਤੇ, ਉਹ ਪ੍ਰਭੂ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ। ਰਹਾਉ।

ਹੇ ਸੰਤ ਜਨੋ! (ਜਿਸ ਮਨੁੱਖ ਨੇ) ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਉਸ ਨੇ ਆਪਣੇ  
ਸਾਰੇ ਕੰਮ ਸਵਾਰ ਲਏ। ਉਹ ਮਨੁੱਖ (ਕਿਸੇ ਨੂੰ) ਕੋਈ ਭੈੜੇ ਬੋਲ ਨਹੀਂ ਬੋਲਦਾ, ਉਹ ਸਾਰੀ ਲੁਕਾਈ ਨੂੰ ਪ੍ਰਭੂ ਦੀ  
ਸਿਫਤਿ-ਸਾਲਾਹ ਹੀ ਸੁਣਾਂਦਾ ਰਹਿੰਦਾ ਹੈ।1।

ਹੇ ਸੰਤ ਜਨੋ! (ਜਿਸ ਮਨੁੱਖ ਨੇ ਪ੍ਰਭੂ ਦਾ ਪੱਕਾ ਆਸਰਾ ਲਿਆ, ਪ੍ਰਭੂ ਨੇ ਉਸ ਦੇ) ਸਾਰੇ ਕੰਮ ਸਵਾਰ ਦਿੱਤੇ। ਪ੍ਰਭੂ ਨੇ  
ਆਪਣਾ ਇਹ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਹੀ ਚੇਤੇ ਰੱਖਿਆ ਹੋਇਆ ਹੈ। (ਹੇ ਸੰਤ ਜਨੋ!)  
ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। ਹੇ ਦਾਸ ਨਾਨਕ! (ਆਖ—ਮੈਂ ਉਸ ਤੋਂ) ਸਦਾ  
ਸਦਕੇ ਜਾਂਦਾ ਹਾਂ।2।9। 73।